

Sri Guru Granth Sahib

Displaying 494 of

ਜਾ ਹਰਿ ਪ੍ਰਭ ਭਾਵੈ ਤਾ ਗੁਰਮੁਖਿ ਮੇਲੇ ਜਿਨ੍ ਵਚਨ ਗੁਰੂ ਸਤਿਗੁਰ ਮਨਿ ਭਾਇਆ ॥

Jaa Har Prabh Bhaavai Thaa Guramukh Maelae Jinh Vachan Guroo Sathigur Man Bhaaeiaa ||

When it pleases the Lord God, he causes us to meet the Gurmukhs; the Hymns of the Guru, the True Guru, are very sweet to their minds.

ਗੁਜਰੀ (ੳ) (੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧

Raag Goojree Guru Ram Das

ਵਡਭਾਗੀ ਗੁਰ ਕੇ ਸਿਖ ਪਿਆਰੇ ਹਰਿ ਨਿਰਬਾਣੀ ਨਿਰਬਾਣ ਪਦੁ ਪਾਇਆ ॥੨॥

Vaddabhaagee Gur Kae Sikh Piaarae Har Nirabaanee Nirabaan Padh Paaeiaa ||2||

Very fortunate are the beloved Sikhs of the Guru; through the Lord, they attain the supreme state of Nirvaanaa. ||2||

ਗੁਜਰੀ (ੳ) (੫) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੨

Raag Goojree Guru Ram Das

ਸਤਸੰਗਤਿ ਗੁਰ ਕੀ ਹਰਿ ਪਿਆਰੀ ਜਿਨ ਹਰਿ ਹਰਿ ਨਾਮੁ ਮੀਠਾ ਮਨਿ ਭਾਇਆ ॥

Sathasangath Gur Kee Har Piaaree Jin Har Har Naam Meethaa Man Bhaaeiaa ||

The Sat Sangat, the True Congregation of the Guru, is loved by the Lord. The Naam, the Name of the Lord, Har, Har, is sweet and pleasing to their minds.

ਗੁਜਰੀ (ੳ) (੫) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੩

Raag Goojree Guru Ram Das

ਜਿਨ ਸਤਿਗੁਰ ਸੰਗਤਿ ਸੰਗੁ ਨ ਪਾਇਆ ਸੇ ਭਾਗਹੀਣ ਪਾਪੀ ਜਮਿ ਖਾਇਆ ॥੩॥

Jin Sathigur Sangath Sang N Paaeiaa Sae Bhaageheen Paapee Jam Khaaeiaa ||3||

One who does not obtain the Association of the True Guru, is a most unfortunate sinner; he is consumed by the Messenger of Death. ||3||

ਗੁਜਰੀ (ੳ) (੫) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੩

Raag Goojree Guru Ram Das

ਆਪਿ ਕ੍ਰਿਪਾਲੁ ਕ੍ਰਿਪਾ ਪ੍ਰਭੁ ਧਾਰੇ ਹਰਿ ਆਪੇ ਗੁਰਮੁਖਿ ਮਿਲੈ ਮਿਲਾਇਆ ॥

Aap Kirapaal Kirapaa Prabh Dhhaarae Har Aapae Guramukh Milai Milaeiaa ||

If God, the Kind Master, Himself shows His kindness, then the Lord causes the Gurmukh to merge into Himself.

ਗੁਜਰੀ (ੳ) (੫) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੪

Raag Goojree Guru Ram Das

ਜਨੁ ਨਾਨਕੁ ਬੋਲੇ ਗੁਣ ਬਾਣੀ ਗੁਰਬਾਣੀ ਹਰਿ ਨਾਮਿ ਸਮਾਇਆ ॥੪॥੫॥

Jan Naanak Bolae Gun Baanee Gurabaanee Har Naam Samaaeiaa ||4||5||

Servant Nanak chants the Glorious Words of the Guru's Bani; through them, one is absorbed into the Naam, the Name of the Lord. ||4||5||

ਗੁਜਰੀ (੪) (੫) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੫

Raag Goojree Guru Ram Das

ਗੁਜਰੀ ਮਹਲਾ ੪ ॥

Goojaree Mehalaa 4 ||

Goojaree, Fourth Mehl:

ਗੁਜਰੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੪੯੪

ਜਿਨ ਸਤਿਗੁਰੁ ਪੁਰਖੁ ਜਿਨਿ ਹਰਿ ਪ੍ਰਭੁ ਪਾਇਆ ਮੋ ਕਉ ਕਰਿ ਉਪਦੇਸੁ ਹਰਿ ਮੀਠ ਲਗਾਵੈ ॥

Jin Sathigur Purakh Jin Har Prabh Paaeiaa Mo Ko Kar Oupadhaes Har Meeth Lagaavai ||

One who has found the Lord God through the True Guru, has made the Lord seem so sweet to me, through the His Teachings.

ਗੁਜਰੀ (੪) (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੬

Raag Goojree Guru Ram Das

ਮਨੁ ਤਨੁ ਸੀਤਲੁ ਸਭ ਹਰਿਆ ਹੋਆ ਵਡਭਾਗੀ ਹਰਿ ਨਾਮੁ ਧਿਆਵੈ ॥੧॥

Man Than Seethal Sabh Hariaa Hoaa Vaddabhaagee Har Naam Dhhiaavai ||1||

My mind and body have been cooled and soothed, and totally rejuvenated; by great good fortune, I meditate on the Name of the Lord. ||1||

ਗੁਜਰੀ (੪) (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੭

Raag Goojree Guru Ram Das

ਭਾਈ ਰੇ ਮੋ ਕਉ ਕੋਈ ਆਇ ਮਿਲੈ ਹਰਿ ਨਾਮੁ ਦ੍ਰਿੜਾਵੈ ॥

Bhaaee Rae Mo Ko Koe Aae Milai Har Naam Dhrirraavai ||

O Siblings of Destiny, let anyone who can implant the Lord's Name within me, come and meet with me.

ਗੁਜਰੀ (੪) (੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੭

Raag Goojree Guru Ram Das

ਮੇਰੇ ਪ੍ਰੀਤਮ ਪ੍ਰਾਨ ਮਨੁ ਤਨੁ ਸਭੁ ਦੇਵਾ ਮੇਰੇ ਹਰਿ ਪ੍ਰਭ ਕੀ ਹਰਿ ਕਥਾ ਸੁਨਾਵੈ ॥੧॥ ਰਹਾਉ ॥

Maerae Preetham Praan Man Than Sabh Dhaevaa Maerae Har Prabh Kee Har Kathhaa Sunaavai ||1||
Rehaao ||

Unto my Beloved, I give my mind and body, and my very breath of life. He speaks to me of the sermon of my Lord God. ||1||Pause||

ਗੁਜਰੀ (੪) (੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੮

Raag Goojree Guru Ram Das

ਧੀਰਜੁ ਧਰਮੁ ਗੁਰਮਤਿ ਹਰਿ ਪਾਇਆ ਨਿਤ ਹਰਿ ਨਾਮੈ ਹਰਿ ਸਿਉ ਚਿਤੁ ਲਾਵੈ ॥

Dhheeraj Dharam Guramath Har Paaeiaa Nith Har Naamai Har Sio Chith Laavai ||

Through the Guru's Teachings, I have obtained courage, faith and the Lord. He keeps my mind focused continually on the Lord, and the Name of the Lord.

ਗੁਜਰੀ (੪) (੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੯

Raag Goojree Guru Ram Das

ਅੰਮ੍ਰਿਤ ਬਚਨ ਸਤਿਗੁਰ ਕੀ ਬਾਣੀ ਜੋ ਬੋਲੈ ਸੋ ਮੁਖਿ ਅੰਮ੍ਰਿਤੁ ਪਾਵੈ ॥੨॥

Anmrith Bachan Sathigur Kee Baanee Jo Bolai So Mukh Anmrith Paavai ||2||

The Words of the True Guru's Teachings are Ambrosial Nectar; this Amrit trickles into the mouth of the one who chants them. ||2||

ਗੁਜਰੀ (੪) (੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੯

Raag Goojree Guru Ram Das

ਨਿਰਮਲੁ ਨਾਮੁ ਜਿਤੁ ਮੈਲੁ ਨ ਲਾਗੈ ਗੁਰਮਤਿ ਨਾਮੁ ਜਪੈ ਲਿਵ ਲਾਵੈ ॥

Niramal Naam Jith Mail N Laagai Guramath Naam Japai Liv Laavai ||

Immaculate is the Naam, which cannot be stained by filth. Through the Guru's Teachings, chant the Naam with love.

ਗੁਜਰੀ (੪) (੬) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੦

Raag Goojree Guru Ram Das

ਨਾਮੁ ਪਦਾਰਥੁ ਜਿਨ ਨਰ ਨਹੀ ਪਾਇਆ ਸੇ ਭਾਗਹੀਣੁ ਮੁਏ ਮਰਿ ਜਾਵੈ ॥੩॥

Naam Padhaarathh Jin Nar Nehee Paaeiaa Sae Bhaageheen Mueae Mar Jaavai ||3||

That man who has not found the wealth of the Naam is most unfortunate; he dies over and over again. ||3||

ਗੁਜਰੀ (੪) (੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੧

Raag Goojree Guru Ram Das

ਆਨਦ ਮੂਲੁ ਜਗਜੀਵਨ ਦਾਤਾ ਸਭ ਜਨ ਕਉ ਅਨਦੁ ਕਰਹੁ ਹਰਿ ਧਿਆਵੈ ॥

Aanadh Mool Jagajeevan Dhaathaa Sabh Jan Ko Anadh Karahu Har Dhhaavai ||

The source of bliss, the Life of the world, the Great Giver brings bliss to all who meditate on the Lord.

ਗੁਜਰੀ (੪) (੬) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੧

Raag Goojree Guru Ram Das

ਤੂੰ ਦਾਤਾ ਜੀਅ ਸਭਿ ਤੇਰੇ ਜਨ ਨਾਨਕ ਗੁਰਮੁਖਿ ਬਖਸਿ ਮਿਲਾਵੈ ॥੪॥੬॥

Thoon Dhaathaa Jeeaa Sabh Thaerae Jan Naanak Guramukh Bakhas Milaavai ||4||6||

You are the Great Giver, all beings belong to You. O servant Nanak, You forgive the Gurmukhs, and merge them into Yourself. ||4||6||

ਗੁਜਰੀ (੪) (੬) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੨

Raag Goojree Guru Ram Das

ੴ ਸਤਿਗੁਰ ਪ੍ਰਸਾਦਿ ॥

Ik Oankaar Sathigur Prasaadh ||

One Universal Creator God. By The Grace Of The True Guru:

ਗੁਜਰੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੪੯੪

ਗੁਜਰੀ ਮਹਲਾ ੪ ਘਰੁ ੩ ॥

Goojaree Mehalaa 4 Ghar 3 ॥

Goojaree, Fourth Mehl, Third House:

ਗੁਜਰੀ (ਮਃ ੪) ਗੁਰੂ ਗ੍ਰੰਥ ਸਾਹਿਬ ਅੰਗ ੪੯੪

ਮਾਈ ਬਾਪ ਪੁਤ੍ਰ ਸਭਿ ਹਰਿ ਕੇ ਕੀਏ ॥

Maaee Baap Puthr Sabh Har Kae Keeeeae ॥

Mother, father and sons are all made by the Lord;

ਗੁਜਰੀ (੪) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੫

Raag Goojree Guru Ram Das

ਸਭਨਾ ਕਉ ਸਨਬੰਧੁ ਹਰਿ ਕਰਿ ਦੀਏ ॥੧॥

Sabhanaa Ko Sanabandhh Har Kar Dheeeae ||1||

The relationships of all are established by the Lord. ||1||

ਗੁਜਰੀ (੪) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੫

Raag Goojree Guru Ram Das

ਹਮਰਾ ਜੋਰੁ ਸਭੁ ਰਹਿਓ ਮੇਰੇ ਬੀਰ ॥

Hamaraa Jor Sabh Rehiou Maerae Beer ॥

I have given up all my strength, O my brother.

ਗੁਜਰੀ (੪) (੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੬

Raag Goojree Guru Ram Das

ਹਰਿ ਕਾ ਤਨੁ ਮਨੁ ਸਭੁ ਹਰਿ ਕੈ ਵਸਿ ਹੈ ਸਰੀਰ ॥੧॥ ਰਹਾਉ ॥

Har Kaa Than Man Sabh Har Kai Vas Hai Sareer ||1|| Rehaao ॥

The mind and body belong to the Lord, and the human body is entirely under His control. ||1||Pause||

ਗੁਜਰੀ (੪) (੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੬

Raag Goojree Guru Ram Das

ਭਗਤ ਜਨਾ ਕਉ ਸਰਧਾ ਆਪਿ ਹਰਿ ਲਾਈ ॥

Bhagath Janaa Ko Saradhhaa Aap Har Laaee ॥

The Lord Himself infuses devotion into His humble devotees.

ਗੁਜਰੀ (੪) (੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੬

Raag Goojree Guru Ram Das

ਵਿਚੇ ਗ੍ਰਿਸਤ ਉਦਾਸ ਰਹਾਈ ॥੨॥

Vichae Grisath Oudhaas Rehaaee ||2||

In the midst of family life, they remain unattached. ||2||

ਗੁਜਰੀ (੪) (੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੭

Raag Goojree Guru Ram Das

ਜਬ ਅੰਤਰਿ ਪ੍ਰੀਤਿ ਹਰਿ ਸਿਉ ਬਨਿ ਆਈ ॥

Jab Anthar Preeth Har Sio Ban Aaee ||

When inner love is established with the Lord,

ਗੁਜਰੀ (੪) (੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੭

Raag Goojree Guru Ram Das

ਤਬ ਜੋ ਕਿਛੁ ਕਰੇ ਸੁ ਮੇਰੇ ਹਰਿ ਪ੍ਰਭ ਭਾਈ ॥੩॥

Thab Jo Kishh Karae S Maerae Har Prabh Bhaaee ||3||

Then whatever one does, is pleasing to my Lord God. ||3||

ਗੁਜਰੀ (੪) (੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੮

Raag Goojree Guru Ram Das

ਜਿਤੁ ਕਾਰੈ ਕੰਮਿ ਹਮ ਹਰਿ ਲਾਏ ॥

Jith Kaarai Kanm Ham Har Laaeae ||

I do those deeds and tasks which the Lord has set me to;

ਗੁਜਰੀ (੪) (੭) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੮

Raag Goojree Guru Ram Das

ਸੋ ਹਮ ਕਰਹ ਜੁ ਆਪਿ ਕਰਾਏ ॥੪॥

So Ham Kareh J Aap Karaaeae ||4||

I do that which He makes me to do. ||4||

ਗੁਜਰੀ (੪) (੭) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੮

Raag Goojree Guru Ram Das

ਜਿਨ ਕੀ ਭਗਤਿ ਮੇਰੇ ਪ੍ਰਭ ਭਾਈ ॥

Jin Kee Bhagath Maerae Prabh Bhaaee ||

Those whose devotional worship is pleasing to my God

ਗੁਜਰੀ (੪) (੭) ੫:੧ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੯

Raag Goojree Guru Ram Das

ਤੇ ਜਨ ਨਾਨਕ ਰਾਮ ਨਾਮ ਲਿਵ ਲਾਈ ॥੫॥੧॥੭॥੧੬॥

Thae Jan Naanak Raam Naam Liv Laaee ||5||1||7||16||

- O Nanak, those humble beings center their minds lovingly on the Lord's Name. ||5||1||7||16||

ਗੁਜਰੀ (੪) (੭) ੫:੨ - ਗੁਰੂ ਗ੍ਰੰਥ ਸਾਹਿਬ: ਅੰਗ ੪੯੪ ਪੰ. ੧੯

Raag Goojree Guru Ram Das